

ਬਸੰਤੁ ਹਿੰਡੋਲ ਮਹਲਾ ੪ ॥

Basant Hindol, Fourth Mehl:

ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਢੀ ਸੁੰਢੁ ॥

Coming and going, he suffers the pains of vice and corruption; the body of the self-willed manmukh is desolate and vacant.

ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਢੁ ॥੧॥

He does not dwell on the Lord's Name, even for an instant, and so the Messenger of Death seizes him by his hair. ||1||

ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਢੁ ॥

O Dear Lord of the Universe, please rid me of the poison of egotism and attachment.

ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਢੁ ॥੧॥ ਰਹਾਉ ॥

The Sat Sangat, Guru's True Congregation is so dear to the Lord. So join the Sangat, and taste the sublime essence of the Lord. ||1||Pause||

ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਢੁ ॥

Please be kind to me, and unite me with the Sat Sangat, the True Congregation of the Holy; I seek the Sanctuary of the Holy.

ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ੍ ਦੀਨ ਦਇਆਲ ਦੁਖ ਭੰਢੁ ॥੨॥

I am a heavy stone, sinking down - please lift me up and pull me out! O God, Merciful to the meek, You are the Destroyer of sorrow. ||2||

ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਢੁ ॥

I enshrine the Praises of my Lord and Master within my heart; joining the Sat Sangat, my intellect is enlightened.

ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਢੁ ॥੩॥

I have fallen in love with the Lord's Name; I am a sacrifice to the Lord. ||3||

ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਢੁ ॥

O Lord God, please fulfill the desires of Your humble servant; please bless me with Your Name, O Lord.

ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਵੁ

॥੪॥੫॥੭॥੧੨॥੧੮॥੭॥੩੭॥

Servant Nanak's mind and body are filled with ecstasy; the Guru has blessed him with the Mantra of the Lord's Name. ||4||5||7||12||18||7||37||